

Translation courtesy of:



<http://www.sikhitothemax.com>

Sri Guru Granth Sahib, Pages 735-736

ਸੂਹੀ ਮਹਲਾ ੪ ॥

soohee mehalaa 4 ||  
Soohee, Fourth Mehl:

ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥

jin kai a(n)thar vasiaa maeraa har har thin kae sabh rog gavaaaee ||  
Those beings, within whose inner selves my Lord, Har, Har, dwells - all their diseases are cured.

ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥

thae mukath bheae jin har naam dhiaaiaa thin pavith param padh paaee ||1||  
They alone become liberated, who meditate on the Name of the Lord; they obtain the supreme status. ||1||

ਮੇਰੇ ਰਾਮ ਹਰਿ ਜਨ ਆਰੋਗ ਭਏ ॥

maerae raam har jan aarog bheae ||  
O my Lord, the Lord's humble servants become healthy.

ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥

gur bachanee jinaa japiaa maeraa har har thin kae hoimai rog gae ||1|| rehauo ||  
Those who meditate on my Lord, Har, Har, through the Word of the Guru's Teachings, are rid of the disease of ego. ||1||Pause||

ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥

brahamaa bisan mehaaadheo thrai gun rogee vich hoimai kaar kamaaee ||  
Brahma, Vishnu and Shiva suffer from the disease of the three gunas - the three qualities; they do their deeds in egotism.

ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥

jin keeeae thisehi n chaethehi bapuraa har guramukh sojhee paaee ||2||  
The poor fools do not remember the One who created them; this understanding of the Lord is only obtained by those who become Gurmukh. ||2||

ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥

hoimai rog sabh jagath biaapiaa thin ko janam maran dhukh bhaaree ||  
The entire world is afflicted by the disease of egotism. They suffer the terrible pains of birth and death.

ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥

gur parasaa**dhee** ko viral**aa** shh**oottai** this jan ko ho bal**iharee** ||3||

*By Guru's Grace, a few rare ones are saved; I am a sacrifice to those humble beings. ||3||*

ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥

jin sisatt **saajee soee** har j**aanai thaa kaa roop** apa**aro** ||

*The One who created the Universe, that Lord alone knows. His beauty is incomparable.*

ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥

naanak **aapae vaekh** har bigas**ai guramu**kh breham **beecharo** ||4||3||14||

*O Nanak, the Lord Himself gazes upon it, and is pleased. The Gurmukh contemplates God.*